

India protests announcement of Elections in "Gilgit - Baltistan"

September 29, 2020

"ਗਿਲਗਿਟ- ਬਾਲਟਿਸਤਾਨ" ਵਿੱਚ ਚੋਣਾਂ ਦੇ ਐਲਾਨ ਦਾ ਭਾਰਤ ਵੱਲੋਂ ਵਿਰੋਧ 29 ਸਤੰਬਰ, 2020

ਅਸੀਂ 15 ਨਵੰਬਰ, 2020 ਨੂੰ ਅਖੌਤੀ "ਗਿਲਗਿਟ-ਬਾਲਟਿਸਤਾਨ" ਵਿਧਾਨ ਸਭਾ ਦੀਆਂ ਤਜਵੀਜ਼ ਕੀਤੀਆਂ ਗਈਆਂ ਚੋਣਾਂ ਐਲਾਨੇ ਜਾਣ ਸਬੰਧੀ ਰਿਪੋਰਟਾਂ ਵੇਖੀਆਂ ਹਨ। ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਨਾਲ ਆਪਣਾ ਸਖਤ ਵਿਰੋਧ ਦਰਜ ਕਰਦੇ ਹੋਏ ਇਹ ਗੱਲ ਦੁਹਰਾਈ ਹੈ ਕਿ ਅਖੌਤੀ ਗਿਲਗਿਟ ਅਤੇ ਬਾਲਟਿਸਤਾਨ ਦੇ ਇਲਾਕਿਆਂ ਸਮੇਤ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਮੁੱਚੇ ਕੇਂਦਰ ਸ਼ਾਸਤ ਪ੍ਰਦੇਸ਼ 1947 ਵਿਚ ਭਾਰਤ ਅੰਦਰ ਸ਼ਾਮਲ ਹੋਣ ਦੇ ਸਿੱਟੇ ਵਜੋਂ ਇਹ ਭਾਰਤ ਦਾ ਅਨਿੱਖੜਵਾਂ ਅੰਗ ਹਨ। ਪਾਕਿਸਤਾਨ ਸਰਕਾਰ ਦਾ ਇਸਦੇ ਦੁਆਰਾ ਨਾਜਾਇਜ਼ ਅਤੇ ਜ਼ਬਰਦਸਤੀ ਕਬਜ਼ਾਏ ਗਏ ਇਲਾਕਿਆਂ ਬਾਰੇ ਦਖਲ ਦੇਣ ਦਾ ਕੋਈ ਹੱਕ ਨਹੀਂ ਬਣਦਾ ਹੈ।

ਭਾਰਤ ਸਰਕਾਰ ਨੇ ਹਾਲੀਆ ਕਾਰਵਾਈਆਂ ਜਿਵੇਂ ਅਖੌਤੀ “ਗਿਲਗਿਟ-ਬਾਲਟਿਸਤਾਨ (ਚੋਣਾਂ ਅਤੇ ਕੰਮਚਲਾਉ ਸਰਕਾਰ) ਸੋਧ ਆਦੇਸ਼, 2020” ਅਤੇ ਪਾਕਿਸਤਾਨੀ ਸਰਕਾਰ ਵੱਲੋਂ ਇਸਦੇ ਦੁਆਰਾ ਗੈਰਕਾਨੂੰਨੀ ਅਤੇ ਜ਼ਬਰੀ ਢੰਗ ਨਾਲ ਕਬਜ਼ਾਏ ਗਏ ਖੇਤਰਾਂ ਵਿੱਚ ਬਦਲਾਅ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਰੱਖੇ ਜਾਣ ਨੂੰ ਵੀ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਅਜਿਹੀਆਂ ਕਾਰਵਾਈਆਂ ਕਰਕੇ ਨਾ ਤਾਂ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਕੁਝ ਹਿੱਸਿਆਂ 'ਤੇ ਕੀਤੇ ਗਏ ਪਾਕਿਸਤਾਨ ਦੇ ਨਾਜਾਇਜ਼ ਕਬਜ਼ੇ ਨੂੰ ਲੁਕੋਇਆ ਜਾ ਸਕਦਾ ਹੈ ਅਤੇ ਨਾ ਹੀ ਪਿਛਲੇ ਸੱਤ ਦਹਾਕਿਆਂ ਤੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ, ਸ਼ੋਸ਼ਣ ਅਤੇ ਉਨ੍ਹਾਂ ਨੂੰ ਆਜ਼ਾਦੀ ਤੋਂ ਵਾਂਝਾ ਰੱਖੇ ਜਾਣ ਨੂੰ ਲੁਕੋਇਆ ਜਾ ਸਕਦਾ ਹੈ। ਇਨ੍ਹਾਂ ਬਨਾਵਟੀ ਕੰਮਾਂ ਦਾ ਮਕਸਦ ਆਪਣੇ ਗੈਰਕਾਨੂੰਨੀ ਕਬਜ਼ਿਆਂ ਨੂੰ ਛੁਪਾਉਣਾ ਹੈ। ਅਸੀਂ ਪਾਕਿਸਤਾਨ ਤੋਂ ਆਪਣੇ ਗੈਰਕਾਨੂੰਨੀ ਕਬਜ਼ੇ ਵਾਲੇ ਸਾਰੇ ਖੇਤਰ ਤੁਰੰਤ ਖਾਲੀ ਕਰਨ ਦੀ ਮੰਗ ਕਰਦੇ ਹਾਂ।

ਨਵੀਂ ਦਿੱਲੀ

29 ਸਤੰਬਰ, 2020

DISCLAIMER: This is an approximate translation. The original is available in English on MEA's website and may be referred to as the official press release.